



# Punjab Government Gazette

*Published by Authority*

No.8]

CHANDIGARH, FRIDAY, FEBRUARY 21, 2025 (PHALGUNA 2, 1946 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ

(ਤਕਨੀਕੀ ਸਿੱਖਿਆ-2 ਸ਼ਾਖਾ)

#### ਹੁਕਮ

ਸ਼੍ਰੀਮਤੀ ਪੂਨਮ ਮਾਨ, ਸੀਨੀਅਰ ਲੈਕਚਰਾਰ, ਆਰਕੀਟੈਕਚਰ, ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਅੰਮ੍ਰਿਤਸਰ ਜਿਨ੍ਹਾਂ ਦੀ ਜਨਮ ਮਿਤੀ 19-11-1969 ਹੈ ਅਤੇ ਅਧਿਕਾਰਨ ਵੱਲੋਂ ਮਿਤੀ 20-08-2024 ਨੂੰ ਸਵੈ-ਇਛੁਕ ਰਿਟਾਇਰਮੈਂਟ ਸਬੰਧੀ ਦਿੱਤੇ ਤਿੰਨ ਮਹੀਨੇ ਦੇ ਨੋਟਿਸ ਦਾ ਸਮਾਂ ਪੂਰਾ ਹੋਣ ਤੇ ਪੰਜਾਬ ਸਿਵਲ ਸੇਵਾਵਾਂ ਨਿਯਮ (ਸਮਾਂ ਪੂਰਵਕ ਸੇਵਾ ਨਿਵਿਰਤ 1975 ਦੇ ਨਿਯਮ 3(2) ਅਤੇ ਡਿਪਾਰਟਮੈਂਟ ਆਫ ਪ੍ਰਸੋਨਲ ਅਤੇ ਐਡਮਨਿਸਟ੍ਰੇਟਿਵ ਰਿਫਾਰਮਸ ਦੀਆਂ ਹਦਾਇਤਾਂ ਮਿਤੀ 01-06-1978) ਵਿੱਚ ਕੀਤੇ ਉਪਬੰਧ ਅਨੁਸਾਰ ਅਧਿਕਾਰਨ ਨੂੰ ਮਿਤੀ 26-11-2024 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਹੇਠ ਦਰਸਾਈਆਂ ਸਰਤਾਂ ਤੇ ਰਿਟਾਇਰ ਕੀਤਾ ਜਾਂਦਾ ਹੈ:-

ਉ) ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਕੋਈ ਵੀ ਬਕਾਇਆ/ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ ਨਿਯਮਾਂ ਅਧੀਨ ਚਲਦੀ ਹੋਵੇ ਜਾਂ ਕੋਈ ਦੇਣਦਾਰੀਆਂ ਹੋਣ ਜਾਂ ਕਿਸੇ ਅਦਾਲਤ ਵਿੱਚ ਕੋਈ ਕੇਸ ਇਨ੍ਹਾਂ ਵਿਰੁੱਧ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਹੁਕਮਾਂ ਤੇ ਇਸਦਾ ਕੋਈ ਅਸਰ ਨਹੀਂ ਹੋਵੇਗਾ।

ਅ) ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਸਿਵਲ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਸ ਦੀ ਗਰੈਚੂਟੀ/ਪੈਨਸ਼ਨ ਵਿੱਚੋਂ ਕਰ ਲਈ ਜਾਵੇਗੀ।

2. ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 26 ਨਵੰਬਰ, 2024

ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ